

ਗਉੜੀ ॥ ਰਾਮ ਜਪਉ ਜੀਅ ਐਸੇ ਐਸੇ ॥ ਯੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧ ॥ ਦੀਨ
ਦਇਆਲ ਭਰੋਸੇ ਤੇਰੇ ॥ ਸਭੁ ਪਰਵਾਰੁ ਚੜਾਇਆ ਬੋੜੇ ॥੧ ॥ ਰਹਾਉ ॥ ਜਾ ਤਿਸੁ ਭਾਵੈ ਤਾ
ਹੁਕਮੁ ਮਨਾਵੈ ॥ ਇਸ ਬੋੜੇ ਕਉ ਪਾਰਿ ਲਘਾਵੈ ॥੨ ॥ ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥
ਚੂਕਿ ਗਈ ਫਿਰਿ ਆਵਨ ਜਾਨੀ ॥੩ ॥ ਕਹੁ ਕਬੀਰ ਭਜੁ ਸਾਰਿਗਪਾਨੀ ॥ ਉਰਵਾਰਿ ਪਾਰਿ
ਸਭ ਏਕੇ ਦਾਨੀ ॥੪॥੨॥੧੦॥੬੧॥ {ਪੰਨਾ 337}

ਪਦਅਰਥ:- ਜਪਉ—ਜਪਉਂ, ਮੈਂ ਜਪਾਂ। ਜੀਅ—ਹੇ ਜਿੰਦ! ਜੈਸੇ—ਜਿਸ ਪ੍ਰੇਮ ਤੇ ਸ਼ਰਧਾ ਨਾਲ।1।

ਦੀਨ ਦਇਆਲ—ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਸਭੁ ਪਰਵਾਰੁ—ਸਾਰਾ ਪਰਵਾਰ, ਜਿੰਦ ਦਾ
ਸਾਰਾ ਪਰਵਾਰ, ਸਾਰੇ ਇੰਦ੍ਰੇ, ਤਨ ਤੇ ਮਨ ਸਭ ਕੁਝ। ਬੋੜੇ—ਜਹਾਜ਼ ਉੱਤੇ, ਨਾਮ-ਰੂਪ ਜਹਾਜ਼ ਤੇ।1।
ਰਹਾਉ।

ਜਾ—ਜਦੋਂ। ਤਿਸੁ ਭਾਵੈ—ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ, ਜਦੋਂ ਉਸ ਦੀ ਮਰਜ਼ੀ ਹੁੰਦੀ ਹੈ।2।

ਗੁਰ ਪਰਸਾਦਿ—ਗੁਰੂ ਦੀ ਕਿਰਪਾ ਨਾਲ। ਸਮਾਨੀ—ਸਮਾ ਜਾਂਦੀ ਹੈ, ਹਿਰਦੇ ਵਿਚ ਪਰਗਟ ਹੁੰਦੀ
ਹੈ। ਚੂਕਿ ਗਈ—ਮੁੱਕ ਜਾਂਦੀ ਹੈ।3।

ਭਜੁ—ਸਿਮਰ। ਸਾਰਿਗਪਾਨੀ—ਧਨਖ ਜਿਸ ਦੇ ਹੱਥ ਵਿਚ ਹੈ {ਸਾਰਿਗ—ਵਿਸ਼ਨੂੰ ਦੇ ਧਨਖ ਦਾ
ਨਾਮ ਹੈ। ਪਾਨੀ—ਹੱਥ}। ਉਰਵਾਰਿ—ਉਰਲੇ ਪਾਸੇ, ਇਸ ਸੰਸਾਰ ਵਿਚ। ਪਾਰਿ—ਪਰਲੋਕ ਵਿਚ।
ਦਾਨੀ—ਜਾਣ, ਸਮਝ।4।

ਅਰਥ:- ਹੇ ਜਿੰਦੇ! (ਇਉਂ ਅਰਦਾਸ ਕਰ, ਕਿ) ਹੇ ਪ੍ਰਭੂ! ਮੈਂ ਤੈਨੂੰ ਉਸ ਪ੍ਰੇਮ ਤੇ ਸ਼ਰਧਾ ਨਾਲ ਸਿਮਰਾਂ
ਜਿਸ ਪ੍ਰੇਮ ਤੇ ਸ਼ਰਧਾ ਨਾਲ ਯੂ ਤੇ ਪ੍ਰਹਿਲਾਦ ਭਗਤ ਨੇ, ਹੇ ਹਰੀ! ਤੈਨੂੰ ਸਿਮਰਿਆ ਸੀ।1।

ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ ! ਤੇਰੀ ਮਿਹਰ ਦੀ ਆਸ ਤੇ ਮੈਂ ਆਪਣਾ ਸਾਰਾ ਪਰਵਾਰ
ਤੇਰੇ (ਨਾਮ ਦੇ) ਜਹਾਜ਼ ਤੇ ਚੜ੍ਹਾ ਦਿੱਤਾ ਹੈ (ਮੈਂ ਜੀਭ, ਅੱਖ, ਕੰਨ ਆਦਿਕ ਸਭ ਗਿਆਨ-ਇੰਦ੍ਰਿਆਂ ਨੂੰ
ਤੇਰੀ ਸਿਫਤਿ-ਸਾਲਾਹ ਵਿਚ ਜੋੜ ਦਿੱਤਾ ਹੈ)।1। ਰਹਾਉ।

ਜਦੋਂ ਪ੍ਰਭੂ ਨੂੰ ਭਾਉਂਦਾ ਹੈ ਤਾਂ ਉਹ (ਇਸ ਸਾਰੇ ਪਰਵਾਰ ਤੋਂ ਆਪਣਾ) ਹੁਕਮ ਮਨਾਉਂਦਾ ਹੈ (ਭਾਵ,
ਇਹਨਾਂ ਇੰਦ੍ਰਿਆਂ ਪਾਸੋਂ ਉਹੀ ਕੰਮ ਕਰਾਉਂਦਾ ਹੈ ਜਿਸ ਕੰਮ ਲਈ ਉਸ ਨੇ ਇਹ ਇੰਦ੍ਰੇ ਬਣਾਏ ਹਨ),
ਤੇ ਇਸ ਤਰ੍ਹਾਂ ਇਸ ਸਾਰੇ ਪੂਰ ਨੂੰ (ਇਹਨਾਂ ਸਭ ਇੰਦ੍ਰਿਆਂ ਨੂੰ) ਵਿਕਾਰਾਂ ਦੀਆਂ ਲਹਿਰਾਂ ਤੋਂ ਬਚਾ

ਲੈਂਦਾ ਹੈ।2।

ਸਤਿਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦੇ ਅੰਦਰ) ਅਜਿਹੀ ਅਕਲ ਪਰਗਟ ਹੋ ਪੈਂਦੀ ਹੈ (ਭਾਵ, ਜੇ ਮਨੁੱਖ ਸਾਰੇ ਇੰਦ੍ਰਿਆਂ ਨੂੰ ਪ੍ਰਭੂ ਦੇ ਰੰਗ ਵਿਚ ਰੰਗਦਾ ਹੈ), ਉਸ ਦਾ ਮੁੜ ਮੁੜ ਜੰਮਣਾ ਮਰਨਾ ਮੁੱਕ ਜਾਂਦਾ ਹੈ।3।

ਹੇ ਕਬੀਰ! ਆਖ (ਭਾਵ, ਆਪਣੇ ਆਪ ਨੂੰ ਸਮਝਾ) —ਸਾਰਿੰਗਪਾਨੀ ਪ੍ਰਭੂ ਨੂੰ ਸਿਮਰ , ਅਤੇ ਲੋਕ-ਪਰਲੋਕ ਵਿਚ ਹਰ ਥਾਂ ਉਸ ਇੱਕ ਪ੍ਰਭੂ ਨੂੰ ਹੀ ਜਾਣ।4।2।10। 61।

ਸ਼ਬਦ ਦਾ ਭਾਵ:- ਜੇ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਆਪਣੇ ਮਨ ਨੂੰ ਤੇ ਗਿਆਨ-ਇੰਦ੍ਰਿਆਂ ਨੂੰ ਪ੍ਰਭੂ ਦੀ ਯਾਦ ਵਿਚ ਜੋੜਦਾ ਹੈ , ਉਹ ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਤੋਂ ਬਚ ਜਾਂਦਾ ਹੈ, ਤੇ ਇਸ ਤਰ੍ਹਾਂ ਉਸ ਦੀ ਭਟਕਣਾ ਮੁੱਕ ਜਾਂਦੀ ਹੈ। 61।